

ਸੂਹੀ ਮਹਲਾ ੪ ॥ (੭੭੩-੧੬)

soohee mehlā 4.

Soohee, Fourth Mehl:

ਹਰਿ ਪਹਿਲੜੀ ਲਾਵ ਪਰਵਿਰਤੀ ਕਰਮ ਦ੍ਰਿੜਾਇਆ ਬਲਿ ਰਾਮ ਜੀਉ ॥ (੭੭੩-੧੬, ਸੂਹੀ, ਮਃ ੪)

har pahilarhee laav parvirtee karam drirh-aa-i-aa bal raam jee-o.

In the first round of the marriage ceremony, the Lord sets out His Instructions for performing the daily duties of married life.

ਬਾਣੀ ਬ੍ਰਹਮਾ ਵੇਦੁ ਧਰਮੁ ਦ੍ਰਿੜਹੁ ਪਾਪ ਤਜਾਇਆ ਬਲਿ ਰਾਮ ਜੀਉ ॥ (੭੭੩-੧੭, ਸੂਹੀ, ਮਃ ੪)

banee barahmaa vayd Dharam darirh^hu paap tājaa-i-aa bal raam jee-o.

Instead of the hymns of the Vedas to Brahma, embrace the righteous conduct of Dharma, and renounce sinful actions.

ਧਰਮੁ ਦ੍ਰਿੜਹੁ ਹਰਿ ਨਾਮੁ ਧਿਆਵਹੁ ਸਿਮ੍ਰਿਤਿ ਨਾਮੁ ਦ੍ਰਿੜਾਇਆ ॥ (੭੭੩-੧੮, ਸੂਹੀ, ਮਃ ੪)

Dharam darirh^hu har naam Dhi-aavahu simrit naam drirh-aa-i-aa.

Meditate on the Lord's Name; embrace and enshrine the contemplative remembrance of the Naam.

ਸਤਿਗੁਰੁ ਗੁਰੁ ਪੂਰਾ ਆਰਾਧਹੁ ਸਭਿ ਕਿਲਵਿਖ ਪਾਪ ਗਵਾਇਆ ॥ (੭੭੩-੧੯, ਸੂਹੀ, ਮਃ ੪)

satgur gur pooraa aaraaDhahu sabh kilvikh paap gavaa-i-aa.

Worship and adore the Guru, the Perfect True Guru, and all your sins shall be dispelled.

ਸਹਜ ਅਨੰਦੁ ਹੋਆ ਵਡਭਾਗੀ ਮਨਿ ਹਰਿ ਹਰਿ ਮੀਠਾ ਲਾਇਆ ॥ (੭੭੩-੨੦, ਸੂਹੀ, ਮਃ ੪)

sahj anand ho-aa vadbhaagee man har har meethaa laa-i-aa.

By great good fortune, celestial bliss is attained, and the Lord, Har, Har, seems sweet to the mind.

ਜਨੁ ਕਹੈ ਨਾਨਕੁ ਲਾਵ ਪਹਿਲੀ ਆਰੰਭੁ ਕਾਜੁ ਰਚਾਇਆ ॥੧॥ (੭੭੪-੧, ਸੂਹੀ, ਮਃ ੪)

jan kahai naanak laav pahilee aarambh kaaj rachaa-i-aa. ||1||

Servant Nanak proclaims that, in this, the first round of the marriage ceremony, the marriage ceremony has begun. ||1||

ਹਰਿ ਦੂਜੜੀ ਲਾਵ ਸਤਿਗੁਰੁ ਪੁਰਖੁ ਮਿਲਾਇਆ ਬਲਿ ਰਾਮ ਜੀਉ ॥ (੭੭੪-੨, ਸੂਹੀ, ਮਃ ੪)

har doojrhee laav satgur purakh milaa-i-aa bal raam jee-o.

In the second round of the marriage ceremony, the Lord leads you to meet the True Guru, the Primal Being.

ਨਿਰਭਉ ਭੈ ਮਨੁ ਹੋਇ ਹਉਮੈ ਮੈਲੁ ਗਵਾਇਆ ਬਲਿ ਰਾਮ ਜੀਉ ॥ (੭੭੪-੩, ਸੂਹੀ, ਮਃ ੪)

nirbha-o bhai man ho-ay ha-umai mail gavaa-i-aa bal raam jee-o.

With the Fear of God, the Fearless Lord in the mind, the filth of egotism is eradicated.

ਨਿਰਮਲੁ ਭਉ ਪਾਇਆ ਹਰਿ ਗੁਣ ਗਾਇਆ ਹਰਿ ਵੇਖੈ ਰਾਮੁ ਹਦੂਰੇ ॥ (੨੨੪-੩, ਸੂਰੀ, ਮਃ ੪)

nirmal bha-o paa-i-aa har guṅ gaa-i-aa har vaykhai raam hadooray.

In the Fear of God, the Immaculate Lord, sing the Glorious Praises of the Lord, and behold the Lord's Presence before you.

ਹਰਿ ਆਤਮ ਰਾਮੁ ਪਸਾਰਿਆ ਸੁਆਮੀ ਸਰਬ ਰਹਿਆ ਭਰਪੂਰੇ ॥ (੨੨੪-੩, ਸੂਰੀ, ਮਃ ੪)

har aatam raam pasaari-aa su-aamee sarab rahi-aa bharpooray.

The Lord, the Supreme Soul, is the Lord and Master of the Universe; He is pervading and permeating everywhere, fully filling all spaces.

ਅੰਤਰਿ ਬਾਹਰਿ ਹਰਿ ਪ੍ਰਭੁ ਏਕੋ ਮਿਲਿ ਹਰਿ ਜਨ ਮੰਗਲ ਗਾਏ ॥ (੨੨੪-੪, ਸੂਰੀ, ਮਃ ੪)

antar baahar har parabh ayko mil har jan mangal gaa-ay.

Deep within, and outside as well, there is only the One Lord God. Meeting together, the humble servants of the Lord sing the songs of joy.

ਜਨ ਨਾਨਕ ਦੂਜੀ ਲਾਵ ਚਲਾਈ ਅਨਹਦ ਸਬਦ ਵਜਾਏ ॥੨॥ (੨੨੪-੫, ਸੂਰੀ, ਮਃ ੪)

jan naanak doojee laav chalaa-ee anhad sabad vajaa-ay. ||2||

Servant Nanak proclaims that, in this, the second round of the marriage ceremony, the unstruck sound current of the Shabad resounds. ||2||

ਹਰਿ ਤੀਜੜੀ ਲਾਵ ਮਨਿ ਚਾਉ ਭਇਆ ਬੈਰਾਗੀਆ ਬਲਿ ਰਾਮ ਜੀਉ ॥ (੨੨੪-੫, ਸੂਰੀ, ਮਃ ੪)

har teejrhee laav man chaa-o bha-i-aa bairaagee-aa bal raam jee-o.

In the third round of the marriage ceremony, the mind is filled with Divine Love.

ਸੰਤ ਜਨਾ ਹਰਿ ਮੇਲੁ ਹਰਿ ਪਾਇਆ ਵਡਭਾਗੀਆ ਬਲਿ ਰਾਮ ਜੀਉ ॥ (੨੨੪-੬, ਸੂਰੀ, ਮਃ ੪)

santjanaa har mayl har paa-i-aa vadbhaagee-aa bal raam jee-o.

Meeting with the humble Saints of the Lord, I have found the Lord, by great good fortune.

ਨਿਰਮਲੁ ਹਰਿ ਪਾਇਆ ਹਰਿ ਗੁਣ ਗਾਇਆ ਮੁਖਿ ਬੋਲੀ ਹਰਿ ਬਾਣੀ ॥ (੨੨੪-੭, ਸੂਰੀ, ਮਃ ੪)

nirmal har paa-i-aa har guṅ gaa-i-aa mukh bolee har banee.

I have found the Immaculate Lord, and I sing the Glorious Praises of the Lord. I speak the Word of the Lord's Bani.

ਸੰਤ ਜਨਾ ਵਡਭਾਗੀ ਪਾਇਆ ਹਰਿ ਕਥੀਐ ਅਕਥ ਕਹਾਣੀ ॥ (੨੨੪-੭, ਸੂਰੀ, ਮਃ ੪)

santjanaa vadbhaagee paa-i-aa har kathee-ai akath kahanee.

By great good fortune, I have found the humble Saints, and I speak the Unspoken Speech of the Lord.

ਹਿਰਦੈ ਹਰਿ ਹਰਿ ਹਰਿ ਧੁਨਿ ਉਪਜੀ ਹਰਿ ਜਪੀਐ ਮਸਤਕਿ ਭਾਗੁ ਜੀਉ ॥ (੭੭੪-੮, ਸੂਰੀ, ਮਃ ੪)

hirdai har har har Dhun upjee har japee-ai mastak bhaag jee-o.

The Name of the Lord, Har, Har, Har, vibrates and resounds within my heart; meditating on the Lord, I have realized the destiny inscribed upon my forehead.

ਜਨੁ ਨਾਨਕੁ ਬੋਲੇ ਤੀਜੀ ਲਾਵੈ ਹਰਿ ਉਪਜੈ ਮਨਿ ਬੈਰਾਗੁ ਜੀਉ ॥੩॥ (੭੭੪-੯, ਸੂਰੀ, ਮਃ ੪)

jan naanak bolay teejee laavai har upjai man bairaag jee-o. ||3||

Servant Nanak proclaims that, in this, the third round of the marriage ceremony, the mind is filled with Divine Love for the Lord. ||3||

ਹਰਿ ਚਉਥੜੀ ਲਾਵ ਮਨਿ ਸਹਜੁ ਭਇਆ ਹਰਿ ਪਾਇਆ ਬਲਿ ਰਾਮ ਜੀਉ ॥ (੭੭੪-੯, ਸੂਰੀ, ਮਃ ੪)

har cha-utharhee laav man sahj bha-i-aa har paa-i-aa bal raam jee-o.

In the fourth round of the marriage ceremony, my mind has become peaceful; I have found the Lord.

ਗੁਰਮੁਖਿ ਮਿਲਿਆ ਸੁਭਾਇ ਹਰਿ ਮਨਿ ਤਨਿ ਮੀਠਾ ਲਾਇਆ ਬਲਿ ਰਾਮ ਜੀਉ ॥ (੭੭੪-੧੦, ਸੂਰੀ, ਮਃ ੪)

gurmukh mili-aa subhaa-ay har man tan meethaa laa-i-aa bal raam jee-o.

As Gurmukh, I have met Him, with intuitive ease; the Lord seems so sweet to my mind and body.

ਹਰਿ ਮੀਠਾ ਲਾਇਆ ਮੇਰੇ ਪ੍ਰਭ ਭਾਇਆ ਅਨਦਿਨੁ ਹਰਿ ਲਿਵ ਲਾਈ ॥ (੭੭੪-੧੦, ਸੂਰੀ, ਮਃ ੪)

har meethaa laa-i-aa mayray parabh bhaa-i-aa an-din har liv laa-ee.

The Lord seems so sweet; I am pleasing to my God. Night and day, I lovingly focus my consciousness on the Lord.

ਮਨ ਚਿੰਦਿਆ ਫਲੁ ਪਾਇਆ ਸੁਆਮੀ ਹਰਿ ਨਾਮਿ ਵਜੀ ਵਾਧਾਈ ॥ (੭੭੪-੧੧, ਸੂਰੀ, ਮਃ ੪)

man chindi-aa fal paa-i-aa su-aamee har naam vajee vaaDhaa-ee.

I have obtained my Lord and Master, the fruit of my mind's desires. The Lord's Name resounds and resonates.

ਹਰਿ ਪ੍ਰਭਿ ਠਾਕੁਰਿ ਕਾਜੁ ਰਚਾਇਆ ਧਨ ਹਿਰਦੈ ਨਾਮਿ ਵਿਗਾਸੀ ॥ (੭੭੪-੧੨, ਸੂਰੀ, ਮਃ ੪)

har parabh thaakur kaaj rachaa-i-aa Dhan hirdai naam vigaasee.

The Lord God, my Lord and Master, blends with His bride, and her heart blossoms forth in the Naam.

ਜਨੁ ਨਾਨਕੁ ਬੋਲੇ ਚਉਥੀ ਲਾਵੈ ਹਰਿ ਪਾਇਆ ਪ੍ਰਭੁ ਅਵਿਨਾਸੀ ॥੪॥੨॥ (੭੭੪-੧੨, ਸੂਰੀ, ਮਃ ੪)

jan naanak bolay cha-uthee laavai har paa-i-aa parabh avinaasee. ||4||2||

Servant Nanak proclaims that, in this, the fourth round of the marriage ceremony, we have found the Eternal Lord God. ||4||2||